

 Print Page

Sri Guru Granth Sahib

Displaying 105 of

ਕਰਿ ਕਿਰਪਾ ਪ੍ਰਭੁ ਭਗਤੀ ਲਾਵਹੁ ਸਚੁ ਨਾਨਕ ਅੰਮ੍ਰਿਤੁ ਪੀਏ ਜੀਉ ॥੪॥੨੮॥੩੫॥

Kar Kirapaa Prabh Bhagathee Laavahu Sach Naanak Anmrith Peeeeae Jeeo ||4||28||35||

Shower Your Mercy upon me, God; let me be committed to devotional worship. Nanak drinks in the Ambrosial Nectar of Truth. ||4||28||35||

ਮਾਝ (ਮਃ ੫) (੩੫) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧

Raag Maajh Guru Arjan Dev

ਮਾਝ ਮਹਲਾ ੫ ॥

Maajh Mehalaa 5 ||

Maajh, Fifth Mehl:

ਮਾਝ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੦੫

ਭਏ ਕ੍ਰਿਪਾਲ ਗੋਵਿੰਦ ਗੁਸਾਈ ॥

Bheae Kirapaal Govindh Gusaaee ||

The Lord of the Universe, the Support of the earth, has become Merciful;

ਮਾਝ (ਮਃ ੫) (੩੬) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੨

Raag Maajh Guru Arjan Dev

ਮੇਘੁ ਵਰਸੈ ਸਭਨੀ ਥਾਈ ॥

Maegh Varasai Sabhanee Thhaaee ||

The rain is falling everywhere.

ਮਾਝ (ਮਃ ੫) (੩੬) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੨

Raag Maajh Guru Arjan Dev

ਦੀਨ ਦਇਆਲ ਸਦਾ ਕਿਰਪਾਲਾ ਠਾਢਿ ਪਾਈ ਕਰਤਾਰੇ ਜੀਉ ॥੧॥

Dheen Dhaeiaal Sadhaa Kirapaalaa Thaadt Paaee Karathaarae Jeeo ||1||

He is Merciful to the meek, always Kind and Gentle; the Creator has brought cooling relief. ||1||

ਮਾਝ (ਮਃ ੫) (੩੬) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੨

Raag Maajh Guru Arjan Dev

ਅਪੁਨੇ ਜੀਅ ਜੰਤ ਪ੍ਰਤਿਪਾਰੇ ॥

Apunae Jeeā Janth Prathipaarae ||

He cherishes all His beings and creatures,

ਮਾਝ (ਮਃ ੫) (੩੬) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੩

Raag Maajh Guru Arjan Dev

ਜਿਉ ਬਾਰਿਕ ਮਾਤਾ ਸੰਮਾਰੇ ॥

Jio Baarik Maathaa Sanmaarae ||

As the mother cares for her children.

ਮਾਝ (ਮਃ ੫) (੩੬) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੩

Raag Maajh Guru Arjan Dev

ਦੁਖ ਭੰਜਨ ਸੁਖ ਸਾਗਰ ਸੁਆਮੀ ਦੇਤ ਸਗਲ ਆਹਾਰੇ ਜੀਉ ॥੨॥

Dhukh Bhanjan Sukh Saagar Suaamee Dhaeth Sagal Aahaarae Jeeo ||2||

The Destroyer of pain, the Ocean of Peace, the Lord and Master gives sustenance to all. ||2||

ਮਾਝ (ਮਃ ੫) (੩੬) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੩

Raag Maajh Guru Arjan Dev

ਜਲਿ ਥਲਿ ਪੂਰਿ ਰਹਿਆ ਮਿਹਰਵਾਨਾ ॥

Jal Thhal Poor Rehiaa Miharavaanaa ||

The Merciful Lord is totally pervading and permeating the water and the land.

ਮਾਝ (ਮਃ ੫) (੩੬) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੪

Raag Maajh Guru Arjan Dev

ਸਦ ਬਲਿਹਾਰਿ ਜਾਈਐ ਕੁਰਬਾਨਾ ॥

Sadh Balihaar Jaaeeai Kurabaanaa ||

I am forever devoted, a sacrifice to Him.

ਮਾਝ (ਮਃ ੫) (੩੬) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੪

Raag Maajh Guru Arjan Dev

ਰੈਣਿ ਦਿਨਸੁ ਤਿਸੁ ਸਦਾ ਧਿਆਈ ਜਿ ਖਿਨ ਮਹਿ ਸਗਲ ਉਧਾਰੇ ਜੀਉ ॥੩॥

Rain Dhinas This Sadhaa Dhhiaaee J Khin Mehi Sagal Oudhhaarae Jeeo ||3||

Night and day, I always meditate on Him; in an instant, He saves all. ||3||

ਮਾਝ (ਮਃ ੫) (੩੬) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੫

Raag Maajh Guru Arjan Dev

ਰਾਖਿ ਲੀਏ ਸਗਲੇ ਪ੍ਰਭਿ ਆਪੇ ॥

Raakh Leeeae Sagalae Prabh Aapae ||

God Himself protects all;

ਮਾਝ (ਮਃ ੫) (੩੬) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੫

Raag Maajh Guru Arjan Dev

ਉਤਰਿ ਗਏ ਸਭ ਸੋਗ ਸੰਤਾਪੇ ॥

Outhar Geae Sabh Sog Santhaapae ||

He drives out all sorrow and suffering.

ਮਾਝ (ਮਃ ੫) (੩੬) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੬

Raag Maajh Guru Arjan Dev

ਨਾਮੁ ਜਪਤ ਮਨੁ ਤਨੁ ਹਰੀਆਵਲੁ ਪ੍ਰਭ ਨਾਨਕ ਨਦਰਿ ਨਿਹਾਰੇ ਜੀਉ ॥੪॥੨੯॥੩੬॥

Naam Japath Man Than Hareeaaval Prabh Naanak Nadhar Nihaarae Jeeo ||4||29||36||

Chanting the Naam, the Name of the Lord, the mind and body are rejuvenated. O Nanak, God has bestowed His Glance of Grace. ||4||29||36||

ਮਾਝ (ਮਃ ੫) (੩੬) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੬

Raag Maajh Guru Arjan Dev

ਮਾਝ ਮਹਲਾ ੫ ॥

Maajh Mehalaa 5 ||

Maajh, Fifth Mehl:

ਮਾਝ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੦੫

ਜਿਥੈ ਨਾਮੁ ਜਪੀਐ ਪ੍ਰਭ ਪਿਆਰੇ ॥

Jithhai Naam Japeeai Prabh Piaarae ||

Where the Naam, the Name of God the Beloved is chanted

ਮਾਝ (ਮਃ ੫) (੩੭) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੭

Raag Maajh Guru Arjan Dev

ਸੇ ਅਸਥਲ ਸੋਇਨ ਚਉਬਾਰੇ ॥

Sae Asathhal Soein Choubaarae ||

Those barren places become mansions of gold.

ਮਾਝ (ਮਃ ੫) (੩੭) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੭

Raag Maajh Guru Arjan Dev

ਜਿਥੈ ਨਾਮੁ ਨ ਜਪੀਐ ਮੇਰੇ ਗੋਇਦਾ ਸੇਈ ਨਗਰ ਉਜਾੜੀ ਜੀਉ ॥੧॥

Jithhai Naam N Japeeai Maerae Goeidhaa Saeen Nagar Oujaarree Jeeo ||1||

Where the Naam, the Name of my Lord of the Universe is not chanted-those towns are like the barren wilderness. ||1||

ਮਾਝ (ਮਃ ੫) (੩੭) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੭

Raag Maajh Guru Arjan Dev

ਹਰਿ ਰੁਖੀ ਰੋਟੀ ਖਾਇ ਸਮਾਲੇ ॥

Har Rukhee Rottee Khaae Samaalae ||

One who meditates as he eats dry bread,

ਮਾਝ (ਮਃ ੫) (੩੭) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੮

Raag Maajh Guru Arjan Dev

ਹਰਿ ਅੰਤਰਿ ਬਾਹਰਿ ਨਦਰਿ ਨਿਹਾਲੇ ॥

Har Anthar Baahar Nadhar Nihaalae ||

Sees the Blessed Lord inwardly and outwardly.

ਮਾਝ (ਮਃ ੫) (੩੭) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੮

Raag Maajh Guru Arjan Dev

ਖਾਇ ਖਾਇ ਕਰੇ ਬਦਫੈਲੀ ਜਾਣੁ ਵਿਸੂ ਕੀ ਵਾੜੀ ਜੀਉ ॥੨॥

Khaae Khaae Karae Badhafailee Jaan Visoo Kee Vaarree Jeeo ||2||

Know this well, that one who eats and eats while practicing evil, is like a field of poisonous plants. ||2||

ਮਾਝ (ਮਃ ੫) (੩੭) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੯

Raag Maajh Guru Arjan Dev

ਸੰਤਾ ਸੇਤੀ ਰੰਗੁ ਨ ਲਾਏ ॥

Santhaa Saethee Rang N Laaeae ||

One who does not feel love for the Saints,

ਮਾਝ (ਮਃ ੫) (੩੭) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੯

Raag Maajh Guru Arjan Dev

ਸਾਕਤ ਸੰਗਿ ਵਿਕਰਮ ਕਮਾਏ ॥

Saakath Sang Vikaram Kamaaeae ||

Misbehaves in the company of the wicked shaaktas, the faithless cynics;

ਮਾਝ (ਮਃ ੫) (੩੭) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੦

Raag Maajh Guru Arjan Dev

ਦੁਲਭ ਦੇਹ ਖੋਈ ਅਗਿਆਨੀ ਜੜ ਅਪੁਣੀ ਆਪਿ ਉਪਾੜੀ ਜੀਉ ॥੩॥

Dhulabh Dhaeh Khoeae Agiaanee Jarr Apunee Aap Oupaarree Jeeo ||3||

He wastes this human body, so difficult to obtain. In his ignorance, he tears up his own roots. ||3||

ਮਾਝ (ਮਃ ੫) (੩੭) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੦

Raag Maajh Guru Arjan Dev

ਤੇਰੀ ਸਰਣਿ ਮੇਰੇ ਦੀਨ ਦਇਆਲਾ ॥

Thaeree Saran Maerae Dheen Dhaeiaalaa ||

I seek Your Sanctuary, O my Lord, Merciful to the meek,

ਮਾਝ (ਮਃ ੫) (੩੭) ੮:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੧

Raag Maajh Guru Arjan Dev

ਸੁਖ ਸਾਗਰ ਮੇਰੇ ਗੁਰ ਗੋਪਾਲਾ ॥

Sukh Saagar Maerae Gur Gopaalaa ||

Ocean of Peace, my Guru, Sustainer of the world.

ਮਾਝ (ਮਃ ੫) (੩੭) ੮:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੧

Raag Maajh Guru Arjan Dev

ਕਰਿ ਕਿਰਪਾ ਨਾਨਕੁ ਗੁਣ ਗਾਵੈ ਰਾਖਹੁ ਸਰਮ ਅਸਾੜੀ ਜੀਉ ॥੪॥੩੦॥੩੭॥

Kar Kirapaa Naanak Gun Gaavai Raakhahu Saram Asaarree Jeeo ||4||30||37||

Shower Your Mercy upon Nanak, that he may sing Your Glorious Praises; please, preserve my honor.

||4||30||37||

ਮਾਝ (ਮਃ ੫) (੩੭) ੮:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੧

Raag Maajh Guru Arjan Dev

ਮਾਝ ਮਹਲਾ ੫ ॥

Maajh Mehalaa 5 ||

Maajh, Fifth Mehl:

ਮਾਝ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੦੫

ਚਰਣ ਠਾਕੁਰ ਕੇ ਰਿਦੈ ਸਮਾਣੇ ॥

Charan Thaakur Kae Ridhai Samaanae ||

I cherish in my heart the Feet of my Lord and Master.

ਮਾਝ (ਮਃ ੫) (੩੮) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੨

Raag Maajh Guru Arjan Dev

ਕਲਿ ਕਲੇਸ ਸਭ ਦੂਰਿ ਪਇਆਣੇ ॥

Kal Kalaes Sabh Dhoor Paeiaanae ||

All my troubles and sufferings have run away.

ਮਾਝ (ਮਃ ੫) (੩੮) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੨

Raag Maajh Guru Arjan Dev

ਸਾਂਤਿ ਸੂਖ ਸਹਜ ਧੁਨਿ ਉਪਜੀ ਸਾਧੂ ਸੰਗਿ ਨਿਵਾਸਾ ਜੀਉ ॥੧॥

Saanth Sookh Sehaj Dhhun Oupajee Saadhhoo Sang Nivaasaa Jeeo ||1||

The music of intuitive peace, poise and tranquility wells up within; I dwell in the Saadh Sangat, the Company of the Holy. ||1||

ਮਾਝ (ਮਃ ੫) (੩੮) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੩

Raag Maajh Guru Arjan Dev

ਲਾਗੀ ਪ੍ਰੀਤਿ ਨ ਤੂਟੈ ਮੂਲੇ ॥

Laagee Preeth N Thoottai Moolae ||

The bonds of love with the Lord are never broken.

ਮਾਝ (ਮਃ ੫) (੩੮) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੩

Raag Maajh Guru Arjan Dev

ਹਰਿ ਅੰਤਰਿ ਬਾਹਰਿ ਰਹਿਆ ਭਰਪੂਰੇ ॥

Har Anthar Baahar Rehiaa Bharapoorae ||

The Lord is totally permeating and pervading inside and out.

ਮਾਝ (ਮਃ ੫) (੩੮) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੪

Raag Maajh Guru Arjan Dev

ਸਿਮਰਿ ਸਿਮਰਿ ਸਿਮਰਿ ਗੁਣ ਗਾਵਾ ਕਾਟੀ ਜਮ ਕੀ ਫਾਸਾ ਜੀਉ ॥੨॥

Simar Simar Simar Gun Gaavaa Kaattee Jam Kee Faasaa Jeeo ||2||

Meditating, meditating, meditating in remembrance on Him, singing His Glorious Praises, the noose of death is cut away. ||2||

ਮਾਝ (ਮਃ ੫) (੩੮) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੪

Raag Maajh Guru Arjan Dev

ਅੰਮ੍ਰਿਤੁ ਵਰਖੈ ਅਨਹਦ ਬਾਣੀ ॥

Anmrith Varakhai Anehadh Baanee ||

The Ambrosial Nectar, the Unstruck Melody of Gurbani rains down continually;

ਮਾਝ (ਮਃ ੫) (੩੮) ੩:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੫

Raag Maajh Guru Arjan Dev

ਮਨ ਤਨ ਅੰਤਰਿ ਸਾਂਤਿ ਸਮਾਣੀ ॥

Man Than Anthar Saanth Samaanee ||

Deep within my mind and body, peace and tranquility have come.

ਮਾਝ (ਮਃ ੫) (੩੮) ੩:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੫

Raag Maajh Guru Arjan Dev

ਤ੍ਰਿਪਤਿ ਅਘਾਇ ਰਹੇ ਜਨ ਤੇਰੇ ਸਤਿਗੁਰਿ ਕੀਆ ਦਿਲਾਸਾ ਜੀਉ ॥੩॥

Thripath Aghaae Rehae Jan Thaerae Sathigur Keeaa Dhilaasaa Jeeo ||3||

Your humble servants remain satisfied and fulfilled, and the True Guru blesses them with encouragement and comfort. ||3||

ਮਾਝ (ਮਃ ੫) (੩੮) ੩:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੫

Raag Maajh Guru Arjan Dev

ਜਿਸ ਕਾ ਸਾ ਤਿਸ ਤੇ ਫਲੁ ਪਾਇਆ ॥

Jis Kaa Saa This Thae Fal Paaeiaa ||

We are His, and from Him, we receive our rewards.

ਮਾਝ (ਮਃ ੫) (੩੮) ੪:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੬

Raag Maajh Guru Arjan Dev

ਕਰਿ ਕਿਰਪਾ ਪ੍ਰਭ ਸੰਗਿ ਮਿਲਾਇਆ ॥

Kar Kirapaa Prabh Sang Milaaeiaa ||

Showering His Mercy upon us, God has united us with Him.

ਮਾਝ (ਮਃ ੫) (੩੮) ੪:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੬

Raag Maajh Guru Arjan Dev

ਆਵਣ ਜਾਣ ਰਹੇ ਵਡਭਾਗੀ ਨਾਨਕ ਪੂਰਨ ਆਸਾ ਜੀਉ ॥੪॥੩੧॥੩੮॥

Aavan Jaan Rehae Vaddabhaagee Naanak Pooran Aasaa Jeeo ||4||31||38||

Our comings and goings have ended, and through great good fortune, O Nanak, our hopes are fulfilled. ||4||31||38||

ਮਾਝ (ਮਃ ੫) (੩੮) ੪:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੭

Raag Maajh Guru Arjan Dev

ਮਾਝ ਮਹਲਾ ੫ ॥

Maajh Mehalaa 5 ||

Maajh, Fifth Mehl:

ਮਾਝ (ਮਃ ੫) ਗੁਰੂ ਗ੍ਰੰਥ ਸਾਹਿਬ ਅੰਗ ੧੦੫

ਮੀਹੁ ਪਾਇਆ ਪਰਮੇਸਰਿ ਪਾਇਆ ॥

Meehu Paeiaa Paramaesar Paaeiaa ||

The rain has fallen; I have found the Transcendent Lord God.

ਮਾਝ (ਮਃ ੫) (੩੯) ੧:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੭

Raag Maajh Guru Arjan Dev

ਜੀਅ ਜੰਤ ਸਭਿ ਸੁਖੀ ਵਸਾਇਆ ॥

Jeea Janth Sabh Sukhee Vasaaeiaa ||

All beings and creatures dwell in peace.

ਮਾਝ (ਮਃ ੫) (੩੯) ੧:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੮

Raag Maajh Guru Arjan Dev

ਗਇਆ ਕਲੇਸੁ ਭਇਆ ਸੁਖੁ ਸਾਚਾ ਹਰਿ ਹਰਿ ਨਾਮੁ ਸਮਾਲੀ ਜੀਉ ॥੧॥

Gaeiaa Kalaes Bhaeiaa Sukh Saachaa Har Har Naam Samaalee Jeeo ||1||

Suffering has been dispelled, and true happiness has dawned, as we meditate on the Name of the Lord, Har, Har. ||1||

ਮਾਝ (ਮਃ ੫) (੩੯) ੧:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੮

Raag Maajh Guru Arjan Dev

ਜਿਸ ਕੇ ਸੇ ਤਿਨ ਹੀ ਪ੍ਰਤਿਪਾਰੇ ॥

Jis Kae Sae Thin Hee Prathipaarae ||

The One, to whom we belong, cherishes and nurtures us.

ਮਾਝ (ਮਃ ੫) (੩੯) ੨:੧ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੯

Raag Maajh Guru Arjan Dev

ਪਾਰਬ੍ਰਹਮ ਪ੍ਰਭ ਭਏ ਰਖਵਾਰੇ ॥

Paarabreham Prabh Bheae Rakhavaarae ||

The Supreme Lord God has become our Protector.

ਮਾਝ (ਮਃ ੫) (੩੯) ੨:੨ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੯

Raag Maajh Guru Arjan Dev

ਸੁਣੀ ਬੇਨੰਤੀ ਠਾਕੁਰਿ ਮੇਰੈ ਪੂਰਨ ਹੋਈ ਘਾਲੀ ਜੀਉ ॥੨॥

Sunee Baenanthee Thaakur Maerai Pooran Hoee Ghaalee Jeeo ||2||

My Lord and Master has heard my prayer; my efforts have been rewarded. ||2||

ਮਾਝ (ਮਃ ੫) (੩੯) ੨:੩ - ਗੁਰੂ ਗ੍ਰੰਥ ਸਾਹਿਬ: ਅੰਗ ੧੦੫ ਪੰ. ੧੯

Raag Maajh Guru Arjan Dev